

ਰਾਗੁ ਸੂਹੀ ਮਹਲਾ ੫ ਅਸਟਪਦੀਆ ਘਰੁ ੯

Raag Soohi, Fifth Mehl, Ashtapadees, Ninth House:

ੴ ਸਤਿਗੁਰ ਪ੍ਰਸਾਦਿ ॥

One Universal Creator God. By The Grace Of The True Guru:

ਜਿਨ ਡਿਠਿਆ ਮਨੁ ਰਹਸੀਐ ਕਿਉ ਪਾਈਐ ਤਿਨੁ ਸੰਗੁ ਜੀਉ ॥

Gazing upon them, my mind is enraptured. How can I join them and be with them?

ਸੰਤ ਸਜਨ ਮਨ ਮਿਤ੍ਰੁ ਸੇ ਲਾਇਨਿ ਪ੍ਰਭ ਸਿਉ ਰੰਗੁ ਜੀਉ ॥

They are Saints and friends, good friends of my mind, who inspire me and help me tune in to God's Love.

ਤਿਨੁ ਸਿਉ ਪ੍ਰੀਤਿ ਨ ਤੁਟਈ ਕਬਹੁ ਨ ਹੋਵੈ ਭੰਗੁ ਜੀਉ ॥੧॥

My love for them shall never die; it shall never, ever be broken. ||1||

ਪਾਰਬ੍ਰਹਮ ਪ੍ਰਭ ਕਰਿ ਦਇਆ ਗੁਣ ਗਾਵਾ ਤੇਰੇ ਨਿਤ ਜੀਉ ॥

O Supreme Lord God, please grant me Your Grace, that I might constantly sing Your Glorious Praises.

ਆਇ ਮਿਲਹੁ ਸੰਤ ਸਜਣਾ ਨਾਮੁ ਜਪਹ ਮਨ ਮਿਤ ਜੀਉ ॥੧॥ ਰਹਾਉ ॥

Come, and meet with me, O Saints, and good friends; let us chant and meditate on the Naam, the Name of the Lord, the Best Friend of my mind. ||1||Pause||

ਦੇਖੈ ਸੁਣੈ ਨ ਜਾਣਈ ਮਾਇਆ ਮੋਹਿਆ ਅੰਧੁ ਜੀਉ ॥

He does not see, he does not hear, and he does not understand; he is blind, enticed and bewitched by Maya.

ਕਾਚੀ ਦੇਹਾ ਵਿਣਸਣੀ ਕੂੜੁ ਕਮਾਵੈ ਧੰਧੁ ਜੀਉ ॥

His body is false and transitory; it shall perish. And still, he entangles himself in false pursuits.

ਨਾਮੁ ਧਿਆਵਹਿ ਸੇ ਜਿਣਿ ਚਲੇ ਗੁਰ ਪੂਰੇ ਸਨਬੰਧੁ ਜੀਉ ॥੨॥

They alone depart victorious, who have meditated on the Naam; they stick with the Perfect Guru. ||2||

ਹੁਕਮੇ ਜੁਗ ਮਹਿ ਆਇਆ ਚਲਣੁ ਹੁਕਮਿ ਸੰਜੋਗਿ ਜੀਉ ॥

By the Hukam of God's Will, they come into this world, and they leave upon receipt of His Hukam.

ਹੁਕਮੇ ਪਰਪੰਚੁ ਪਸਰਿਆ ਹੁਕਮਿ ਕਰੇ ਰਸ ਭੋਗ ਜੀਉ ॥

By His Hukam, the Expanse of the Universe is expanded. By His Hukam, they enjoy pleasures.

ਜਿਸ ਨੋ ਕਰਤਾ ਵਿਸਰੈ ਤਿਸਹਿ ਵਿਛੋੜਾ ਸੋਗੁ ਜੀਉ ॥੩॥

One who forgets the Creator Lord, suffers sorrow and separation. ||3||

ਆਪਨੜੇ ਪ੍ਰਭ ਭਾਣਿਆ ਦਰਗਹ ਪੈਯਾ ਜਾਇ ਜੀਉ ॥

One who is pleasing to his God, goes to His Court dressed in robes of honor.

ਐਥੈ ਸੁਖੁ ਮੁਖੁ ਉਜਲਾ ਇਕੋ ਨਾਮੁ ਧਿਆਇ ਜੀਉ ॥

One who meditates on the Naam, the One Name, finds peace in this world; his face is radiant and bright.

ਆਦਰੁ ਦਿਤਾ ਪਾਰਬ੍ਰਹਮਿ ਗੁਰੁ ਸੇਵਿਆ ਸਤ ਭਾਇ ਜੀਉ ॥੪॥

The Supreme Lord confers honor and respect on those who serve the Guru with true love. ||4||

ਥਾਨ ਥਨੰਤਰਿ ਰਵਿ ਰਹਿਆ ਸਰਬ ਜੀਆ ਪ੍ਰਤਿਪਾਲ ਜੀਉ ॥

He is pervading and permeating the spaces and interspaces; He loves and cherishes all beings.

ਸਚੁ ਖਜਾਨਾ ਸੰਚਿਆ ਏਕੁ ਨਾਮੁ ਧਨੁ ਮਾਲ ਜੀਉ ॥

I have accumulated the true treasure, the wealth and riches of the One Name.

ਮਨ ਤੇ ਕਬਹੁ ਨ ਵੀਸਰੈ ਜਾ ਆਪੇ ਹੋਇ ਦਇਆਲ ਜੀਉ ॥੫॥

I shall never forget Him from my mind, since He has been so merciful to me. ||5||

ਆਵਣੁ ਜਾਣਾ ਰਹਿ ਗਏ ਮਨਿ ਵੁਠਾ ਨਿਰੰਕਾਰੁ ਜੀਉ ॥

My comings and goings have ended; the Formless Lord now dwells within my mind.

ਤਾ ਕਾ ਅੰਤੁ ਨ ਪਾਈਐ ਉਚਾ ਅਗਮ ਅਪਾਰੁ ਜੀਉ ॥

His limits cannot be found; He is lofty and exalted, inaccessible and infinite.

ਜਿਸੁ ਪ੍ਰਭੁ ਅਪਣਾ ਵਿਸਰੈ ਸੋ ਮਰਿ ਜੰਮੈ ਲਖ ਵਾਰ ਜੀਉ ॥੬॥

One who forgets His God, shall die and be reincarnated, hundreds of thousands of times. ||6||

ਸਾਚੁ ਨੇਹੁ ਤਿਨ ਪ੍ਰੀਤਮਾ ਜਿਨ ਮਨਿ ਵੁਠਾ ਆਪਿ ਜੀਉ ॥

They alone bear true love for their God, within whose minds He Himself dwells.

ਗੁਣ ਸਾਝੀ ਤਿਨ ਸੰਗਿ ਬਸੇ ਆਠ ਪਹਰ ਪ੍ਰਭ ਜਾਪਿ ਜੀਉ ॥

So dwell only with those who share their virtues; chant and meditate on God, twenty-four hours a day.

ਰੰਗਿ ਰਤੇ ਪਰਮੇਸਰੈ ਬਿਨਸੇ ਸਗਲ ਸੰਤਾਪ ਜੀਉ ॥੭॥

They are attuned to the Love of the Transcendent Lord; all their sorrows and afflictions are dispelled. ||7||

ਤੂੰ ਕਰਤਾ ਤੂੰ ਕਰਣਹਾਰੁ ਤੂੰ ਏਕੁ ਅਨੇਕ ਜੀਉ ॥

You are the Creator, You are the Cause of causes; You are the One and the many.

ਤੂ ਸਮਰਥੁ ਤੂ ਸਰਬ ਮੈ ਤੂੰ ਬੁਧਿ ਬਿਬੇਕ ਜੀਉ ॥

You are All-powerful, You are present everywhere; You are the subtle intellect, the clear wisdom.

ਨਾਨਕ ਨਾਮੁ ਸਦਾ ਜਪੀ ਭਗਤ ਜਨਾ ਕੀ ਟੇਕ ਜੀਉ ॥੮॥੧॥੩॥

Nanak chants and meditates forever on the Naam, the Support of the humble devotees. ||8||1||3||